



ਪੰਜਾਬ ਸਕੂਲ ਸਿੱਖਿਆ ਬੋਰਡ ਸਾਹਿਬਜ਼ਾਦਾ ਅਜੀਤ ਸਿੰਘ ਨਗਰ-160062

ਨੰ:ਪਸਸਬ-ਕਸ-2023/1352
ਮਿਤੀ: 01-08-2023

ਵੱਲ

ਸਮੂਹ ਪ੍ਰਿੰਸੀਪਲਜ਼ ਕਮ ਕੇਂਦਰ ਕੰਟਰੋਲਰਜ਼
ਪਰੀਖਿਆ ਅਗਸਤ/ ਸਤੰਬਰ-2023

ਵਿਸ਼ਾ:- ਦਸਵੀਂ ਅਤੇ ਬਾਰਵੀਂ ਸ਼੍ਰੇਣੀ ਅਨੁਪੂਰਕ ਪਰੀਖਿਆਵਾਂ ਅਗਸਤ / ਸਤੰਬਰ - 2023 (ਸਮੇਤ ਓਪਨ ਸਕੂਲ) ਦੇ ਸੰਚਾਲਨ ਸਬੰਧੀ।

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ ਮਿਤੀ 11-08-2023 ਤੋਂ 06-09-2023 ਤੱਕ ਸਵੇਰ 10.00 ਵਜੇ ਤੋਂ 1.15 ਵਜੇ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ। ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀ ਪਰੀਖਿਆ ਨਾਲ ਸਬੰਧਤ ਪ੍ਰਸ਼ਨ ਪੱਤਰ ਅਤੇ ਕੇਂਦਰ ਸੁਪਰਡੈਂਟ ਦਾ ਪੈਕਟ ਮਿਤੀ 07-08-2023 ਨੂੰ ਮੁੱਖ ਦਫਤਰ ਤੋਂ ਭੇਜੇ ਜਾਣਗੇ, ਜੋ ਜ਼ਿਲ੍ਹਾ ਮੈਨੇਜਰ ਖੇਤਰੀ ਦਫਤਰ ਦੇ ਕਰਮਚਾਰੀਆਂ ਰਾਹੀਂ ਮਿਤੀ 08-08-2023 ਤੋਂ 09-08-2023 ਤੱਕ ਆਪ ਨੂੰ ਸੌਂਪਣ ਉਪਰੰਤ ਬੈਂਕਾਂ ਦੀ ਸੇਵਾ ਕਸਟੋਡੀ ਵਿੱਚ ਰੱਖੇ ਜਾਣੇ ਹਨ। ਕੇਵਲ ਵਿਲੱਖਣ ਸਮਰੱਥਾ (DA Code) ਵਾਲੇ ਪਰੀਖਿਆਰਥੀਆਂ ਦੇ ਆਪਣੇ ਸਕੂਲ ਵਿੱਚ ਪਰੀਖਿਆ ਕੇਂਦਰ ਹੋਣ ਕਾਰਨ ਇਹਨਾਂ ਦੇ ਪ੍ਰਸ਼ਨ ਪੱਤਰ ਸਬੰਧਤ ਸਕੂਲ ਮੁਖੀ ਵੱਲੋਂ ਸਕੂਲ ਦੇ ਸੁਰੱਖਿਆ ਕਮਰੇ ਵਿੱਚ ਰੱਖੇ ਜਾਣੇ ਹਨ, ਉਸ ਕਮਰੇ ਅਤੇ ਅਲਮਾਰੀ ਨੂੰ ਡਬਲ ਲਾਕ ਦੀ ਸੁਵਿਧਾ ਹੋਵੇ। ਆਪ ਦੇ ਪੂਰਨ ਸਹਿਯੋਗ ਜੀ ਜ਼ਰੂਰਤ ਹੈ।

ਪਰੀਖਿਆ ਸੁਚੱਜੇ ਢੰਗ ਨਾਲ ਕਰਵਾਉਣ ਲਈ ਹੇਠ ਲਿਖੇ ਅਨੁਸਾਰ ਪੁਖਤਾ ਪ੍ਰਬੰਧ ਕਰਵਾਏ ਜਾਣ:

1. ਪਰੀਖਿਆ ਕੇਂਦਰਾਂ ਦੀ ਸਾਫ਼ ਸਫ਼ਾਈ ਕਰਵਾਈ ਜਾਵੇ।
 2. ਰੂਮ ਦੀ ਸਮਰੱਥਾ ਅਨੁਸਾਰ ਹੀ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ਸੀਟਿੰਗ ਪਲਾਨ ਕੀਤਾ ਜਾਵੇ।
 3. ਅਜਿਹੇ ਪ੍ਰਬੰਧ ਕੀਤੇ ਜਾਣ ਕਿ ਪਾਣੀ ਪੀਣ / ਹੱਥ ਧੋਣ ਜਾਂ ਬਾਥ ਰੂਮਾਂ ਵਿੱਚ ਇੱਕ ਤੋਂ ਵੱਧ ਪਰੀਖਿਆਰਥੀ ਨਾ ਜਾਵੇ।
 4. Transparent Bottle ਵਿੱਚ ਪਰੀਖਿਆਰਥੀ ਨੂੰ ਪਾਣੀ ਲਿਆਉਣ ਦੀ ਆਗਿਆ ਦਿੱਤੀ ਜਾਵੇ।
 5. ਪਰੀਖਿਆਰਥੀਆਂ ਨੂੰ ਆਪਣੀ ਕੋਈ ਵੀ ਚੀਜ਼/ ਵਸਤੂ ਇੱਕ ਦੂਸਰੇ ਨਾਲ ਸ਼ੇਅਰ ਨਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
 6. ਸਰਕਾਰ ਵੱਲੋਂ (COVID-19) ਸਬੰਧੀ ਸਮੇਂ ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ/ ਕਰਵਾਈ ਜਾਵੇ।
 7. ਬਾਥਰੂਮਾਂ ਦੀ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਬਾਥਰੂਮਾਂ ਵਿੱਚ ਪਾਣੀ, ਸਾਬਣ ਦਾ ਪ੍ਰਬੰਧ ਕੀਤਾ ਜਾਵੇ।
 8. ਨਕਲ ਬਿਲਕੁਲ ਨਹੀਂ ਹੋਣੀ ਚਾਹੀਦੀ। ਜੇਕਰ ਅਜਿਹੀ ਰਿਪੋਰਟ ਪ੍ਰਾਪਤ ਹੁੰਦੀ ਹੈ ਤਾਂ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।
 9. ਨਿਗਰਾਨ ਅਮਲੇ ਦੀ ਘਾਟ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਸੰਪਰਕ ਕੀਤਾ ਜਾਵੇ।
 10. ਪਰੀਖਿਆਰਥੀਆਂ ਲਈ ਪਰੀਖਿਆ ਕੇਂਦਰ ਵਿੱਚ ਇੱਕ ਘੰਟਾ ਪਹਿਲਾਂ ਪਹੁੰਚਣਾ ਲਾਜ਼ਮੀ ਕੀਤਾ ਗਿਆ ਹੈ।
 11. ਸਕੂਲ ਲਾਗਇਨ ਤੇ ਪਰੀਖਿਆਰਥੀਆਂ ਸਬੰਧੀ ਡਾਟਾ ਉਪਲੱਭਧ ਕਰਵਾਇਆ ਗਿਆ ਹੈ। ਕੇਂਦਰ ਸੁਪਰਡੈਂਟ ਨੂੰ ਡਾਟਾ, ਪੱਤਰ , ਹਦਾਇਤਾਂ, ਹਸਤਾਖਰ ਚਾਰਟ, ਕੱਟ ਲਿਸਟ ਆਦਿ ਡਾਊਨਲੋਡ ਕਰਕੇ ਉਪਲੱਭਧ ਕਰਵਾਈਆਂ ਜਾਣ।
 12. ਪ੍ਰਸ਼ਨ ਪੱਤਰਾਂ ਦੀ ਘਾਟ ਸਬੰਧੀ ਡੇਟਸ਼ੀਟ ਵਿੱਚ ਦਰਜ ਨੰਬਰਾਂ ਤੇ ਸੰਪਰਕ ਕੀਤਾ ਜਾਵੇ।
 13. ਲੋੜ ਅਨੁਸਾਰ ਖਾਲੀ ਉੱਤਰ ਪੱਤਰੀਆਂ ਜ਼ਿਲ੍ਹਾ ਮੈਨੇਜਰ ਖੇਤਰੀ ਦਫਤਰ ਤੋਂ ਪ੍ਰਾਪਤ ਕਰ ਲਈਆਂ ਜਾਣ।
 14. ਪਰੀਖਿਆ ਤੋਂ ਇੱਕ ਦਿਨ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਵਾਏ ਜਾਣ। ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।
 15. ਪਰੀਖਿਆ ਕੇਂਦਰ ਵਿੱਚ ਸਮੂਹ ਨਿਗਰਾਨ ਅਮਲਾ ਅਤੇ ਪਰੀਖਿਆਰਥੀ ਮੇਬਾਇਲ ਫੋਨ/ ਜਾਂ ਕਿਸੇ ਵੀ ਕਿਸਮ ਦੀ ਇਲੈਕਟ੍ਰੋਨਿਕਸ ਡਿਵਾਈਸ ਨਹੀਂ ਲੈ ਕੇ ਜਾ ਸਕਦਾ। ਕੇਵਲ ਕੇਂਦਰ ਸੁਪਰਡੈਂਟ, ਅਬਜ਼ਰਵਰ, ਫਲਾਇੰਗ ਸਕੂਐਡ ਨੂੰ ਪਰੀਖਿਆ ਕੇਂਦਰ ਅੰਦਰ ਮੇਬਾਇਲ ਫੋਨ ਲਿਜਾਣ ਦੀ ਆਗਿਆ ਹੋਵੇਗੀ। (ਵਿਦਿਆਰਥੀਆਂ ਦੇ ਰੋਲ ਨੰ ਸਕੈਨਰ ਐਪ ਰਾਹੀਂ ਵੈਰੀਫਾਈ ਕਰਨ) ਹੋਰ ਕੋਈ ਵੀ ਪਰੀਖਿਆ ਨਾਲ ਸਬੰਧਤ ਅਮਲਾ/ਸਟਾਫ ਦੇ ਮੇਬਾਇਲ ਫੋਨ ਰੱਖਣ ਲਈ ਕੇਂਦਰ ਕੰਟਰੋਲਰ ਵੱਲੋਂ ਅਲੱਗ ਤੋਂ ਇੰਤਜ਼ਾਮ ਕੀਤਾ ਜਾਵੇਗਾ।
- a) ਜੇਕਰ ਕੋਈ ਅਧਿਆਪਕ ਪਰੀਖਿਆ ਕੇਂਦਰ ਵਿੱਚ ਮੇਬਾਇਲ/ਇਲੈਕਟ੍ਰੋਨਿਕ ਡਿਵਾਈਸ ਲੈ ਕੇ ਜਾਂਦਾ ਹੈ ਤਾਂ ਉਸ ਵਿਰੁੱਧ ਵਿਤਾੜੀ ਕਾਰਵਾਈ ਲਈ ਸਬੰਧਤ ਅਥਾਰਟੀ ਨੂੰ ਲਿਖਿਆ ਜਾਵੇਗਾ।
 - b) ਜੇਕਰ ਕੋਈ ਪਰੀਖਿਆਰਥੀ ਪਰੀਖਿਆ ਕੇਂਦਰ ਵਿੱਚ ਮੇਬਾਇਲ / ਇਲੈਕਟ੍ਰੋਨਿਕ ਡਿਵਾਈਸ ਲੈ ਕੇ ਜਾਂਦਾ ਹੈ ਤਾਂ ਉਸ ਵਿਰੁੱਧ ਅਣ - ਉਚਿਤ ਸਾਧਨਾਂ ਦੀ ਵਰਤੋਂ ਕਰਨ ਤਹਿਤ ਕੇਸ ਦਰਜ ਕੀਤਾ ਜਾਵੇਗਾ।
16. ਕੇਂਦਰ ਸੁਪਰਡੈਂਟ ਦੀ ਇੱਕ ਜਾਂ ਦੋ ਦਿਨ ਦੀ ਗੈਰ ਹਾਜ਼ਰੀ ਦੇ ਸਮੇਂ ਤੇ ਡਿਪਟੀ ਸੁਪਰਡੈਂਟ ਜੋ ਕਿ ਆਪਣੀ ਡਿਊਟੀ ਦੇ ਨਾਲ-ਨਾਲ ਕੇਂਦਰ ਸੁਪਰਡੈਂਟ ਦੀ ਡਿਊਟੀ ਵੀ ਨਿਭਾਏਗਾ। ਜੇਕਰ ਕੇਂਦਰ ਸੁਪਰਡੈਂਟ 2 ਦਿਨਾਂ ਤੋਂ ਵੱਧ ਛੁੱਟੀ ਲੈਂਦੇ ਹਨ ਫਿਰ ਨਿਯਮਾਂ ਅਨੁਸਾਰ ਬਦਲਵਾ ਪ੍ਰਬੰਧ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੀਤਾ ਜਾਵੇਗਾ।
 17. ਪ੍ਰਿੰਸੀਪਲ ਕਮ ਕੇਂਦਰ ਕੰਟਰੋਲਰ ਪਰੀਖਿਆ ਦੌਰਾਨ ਕੇਂਦਰ ਕੰਟਰੋਲਰ ਦੀ ਡਿਊਟੀ ਸੀਨੀਅਰ ਲੈਕਚਰਾਰ/ ਅਧਿਆਪਕ ਨੂੰ ਸੌਂਪਦੇ ਹਨ। ਜਦੋਂਕਿ ਇਸ ਸਬੰਧੀ ਦਫਤਰ ਵੱਲੋਂ ਕੋਈ ਹਦਾਇਤ ਜਾਰੀ ਨਹੀਂ ਕੀਤੀ ਜਾਂਦੀ। ਇਸ ਲਈ ਪ੍ਰਿੰਸੀਪਲ/ਸਕੂਲ ਮੁਖੀ ਹੀ ਪਰੀਖਿਆ ਦੌਰਾਨ ਕੇਂਦਰ ਕੰਟਰੋਲਰ ਦੀ ਡਿਊਟੀ ਨਿਭਾਉਣਗੇ। ਨਾ ਟਾਲਣ ਯੋਗ ਹਾਲਾਤਾਂ ਵਿੱਚ ਜੇਕਰ ਕੋਈ ਡਿਊਟੀ ਸੌਂਪੀ ਜਾਣੀ ਹੈ ਤਾਂ ਇਸ ਦੀ ਪ੍ਰਵਾਨਗੀ

ਜਿਲ੍ਹਾ ਸਿੱਖਿਆ ਅਫਸਰ ਤੋਂ ਲੈਣ ਉਪਰੰਤ ਇਸ ਦੀ ਜਾਣਕਾਰੀ deopportal2019@gmail.com ਤੇ ਦਫਤਰ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਦੇਣੀ ਲਾਜ਼ਮੀ ਹੋਵੇਗੀ।

18. ਪ੍ਰਸ਼ਨ-ਪੱਤਰ ਦੇ ਪੈਕਟਾਂ ਦੀਆਂ ਸੀਲਾਂ ਸਬੰਧਤ ਕਰਮਚਾਰੀ ਦੀ ਹਾਜ਼ਰੀ ਵਿੱਚ ਚੈੱਕ ਕੀਤੀਆਂ ਜਾਣ। ਜੇਕਰ ਕੋਈ ਸੀਲ ਟੁੱਟੀ ਜਾਂ ਪ੍ਰਸ਼ਨ ਪੱਤਰਾਂ ਦੀ ਘਾਟ ਹੋਵੇ ਤਾਂ ਤੁਰੰਤ ਦਫਤਰ ਵਲੋਂ ਭੇਜੇ ਗਏ ਕਰਮਚਾਰੀ/ਅਧਿਕਾਰੀ ਦੇ ਧਿਆਨ ਵਿੱਚ ਲਿਆਂਦਾ ਜਾਵੇ। ਕੇਂਦਰ ਸੁਪਰਡੈਂਟ ਦਾ ਪੈਕਟ ਵੀ ਪ੍ਰਾਪਤ ਕਰਕੇ ਸਬੰਧਤ ਕੇਂਦਰ ਸੁਪਰਡੈਂਟ ਨੂੰ ਸੌਂਪ ਦਿੱਤਾ ਜਾਵੇ।
19. ਬੈਂਕਾਂ ਵਿੱਚੋਂ ਪ੍ਰਸ਼ਨ-ਪੱਤਰ ਬਹੁਤ ਹੀ ਧਿਆਨ ਪੂਰਵਕ ਡੇਟ-ਸ਼ੀਟ ਤੇ ਦਰਜ ਵਿਸ਼ੇ/ਕੋਡ ਨੰਬਰ ਅਤੇ ਮਿਤੀ ਅਨੁਸਾਰ ਪ੍ਰਾਪਤ ਕੀਤੇ ਜਾਣ। ਡੇਟ ਸ਼ੀਟ ਅਨੁਸਾਰ ਸਬੰਧਤ ਵਿਸ਼ੇ ਦਾ ਪ੍ਰਸ਼ਨ ਪੱਤਰ ਪ੍ਰਾਪਤ ਕਰਦੇ ਸਮੇਂ ਬੈਂਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਇੱਕ ਰਜਿਸਟਰ ਮੈਨਟੇਨ ਕੀਤਾ ਜਾਵੇ ਜਿਸ ਵਿੱਚ ਪ੍ਰਸ਼ਨ ਪੱਤਰਾਂ ਦਾ ਵਿਸ਼ਾ, ਕੋਡ, ਪੇਪਰ ਪ੍ਰਾਪਤ ਦਾ ਸਮਾਂ, ਬੈਂਕ ਤੋਂ ਚੱਲਣ ਦਾ ਸਮਾਂ ਦਰਜ ਕਰਕੇ ਰੋਜ਼ਾਨਾ ਹਸਤਾਖਰ ਕੀਤੇ ਜਾਣ। ਇਹ ਪ੍ਰਸ਼ਨ ਪੱਤਰ ਪਰੀਖਿਆ ਸ਼ੁਰੂ ਹੋਣ ਤੋਂ ਅੱਧਾ ਘੰਟਾ ਪਹਿਲਾਂ ਸਬੰਧਤ ਕੇਂਦਰ ਸੁਪਰਡੈਂਟ ਨੂੰ ਹਸਤਾਖਰ ਲੈਣ ਉਪਰੰਤ ਸੌਂਪੇ ਜਾਣ।
20. ਜਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਪਰੀਖਿਆ ਕੇਂਦਰ ਦੁਆਲੇ ਦਫ਼ਾ-144 CRPC ਲਾਗੂ ਕਰਵਾਉਣ/ ਬਾਹਰੀ ਦਖਲ-ਅੰਦਾਜ਼ੀ ਰੋਕਣ ਅਤੇ ਟ੍ਰੈਫਿਕ ਜਾਮ ਵਰਗੀ ਸਥਿਤੀ ਨਾਲ ਨਿਪਟਣ ਲਈ ਪੁਲਿਸ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ ਪਰੰਤੂ ਪੁਲਿਸ ਕਰਮਚਾਰੀਆਂ ਨੂੰ ਪਰੀਖਿਆ ਕੇਂਦਰ ਦੇ ਅੰਦਰ ਦਾਖਲ ਹੋਣ ਦੀ ਆਗਿਆ ਨਹੀਂ ਹੈ।
21. ਇਹਨਾਂ ਪਰੀਖਿਆਵਾਂ ਲਈ ਕੇਂਦਰ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਬੋਰਡ ਦਫਤਰ ਵੱਲੋਂ ਤਾਇਨਾਤ ਕੀਤੇ ਜਾਣਗੇ।
22. ਨਿਗਰਾਨ ਅਮਲਾ ਸਬੰਧਤ ਸਕੂਲ ਦਾ ਹੀ ਹੋਵੇਗਾ।
23. ਇਹਨਾਂ ਪਰੀਖਿਆਵਾਂ ਵਿੱਚ ਸਕੂਲ Center Login ਰਾਹੀਂ ਹਰ ਰੋਜ਼ ਪਰੀਖਿਆ ਡਿਊਟੀ ਤੇ ਹਾਜ਼ਰ ਸਮੂਹ ਸਟਾਫ਼ ਦੀ ਹਾਜ਼ਰੀ Online Portal ਰਾਹੀਂ ਭੇਜਣੀ ਯਕੀਨੀ ਬਣਾਇਆ ਜਾਵੇ। ਇਹ ਹਾਜ਼ਰੀ ਸਵੇਰੇ ਅਤੇ ਸ਼ਾਮ ਦੀ ਪਰੀਖਿਆ ਦੀ ਵੱਖ-ਵੱਖ ਹੋਵੇਗੀ। ਇਸ ਸਬੰਧੀ Portal ਦਾ ਲਿੰਕ ਪਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾਂ School Login ਵਿੱਚ Live ਕਰ ਦਿੱਤਾ ਜਾਵੇਗਾ।
24. ਸੁਪਰਡੈਂਟ ਨੂੰ ਮਿਹਨਤਾਨੇ ਦੀ ਅਦਾਇਗੀ ਕੀਤੀ ਜਾਵੇਗੀ। ਡਿਪਟੀ ਸੁਪਰਡੈਂਟ/ਸਹਾਇਕ ਸੁਪਰਡੈਂਟ ਅਤੇ ਨਿਗਰਾਨ ਅਮਲੇ ਨੂੰ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ।
25. ਕੇਂਦਰ ਕੰਟਰੋਲਰ ਪਰੀਖਿਆ ਕੇਂਦਰ ਦੇ ਆਲੇ ਦੁਆਲੇ ਸਕਿਓਰਟੀ ਦਾ ਪ੍ਰਬੰਧ ਕਰਨਗੇ।
26. ਸਿੰਗਲ ਬੈਂਚ ਤੇ ਸਿੰਗਲ ਪ੍ਰੀਖਿਆਰਥੀ ਬਿਠਾਇਆ ਜਾਵੇ।
27. ਕੇਵਲ ਵਿਲੱਖਣ ਸਮਰੱਥਾ ਰੱਖਣ ਵਾਲੇ ਪ੍ਰੀਖਿਆਰਥੀਆਂ ਲਈ ਸਥਾਪਿਤ ਕੀਤੇ ਪ੍ਰੀਖਿਆ ਕੇਂਦਰ ਲਈ ਅਚੇਤ ਖਰਚੇ ਦੀ ਅਦਾਇਗੀ ਨਹੀਂ ਕੀਤੀ ਜਾਵੇਗੀ।
28. ਪਰੀਖਿਆ ਕੇਂਦਰ ਵਿੱਚ ਨਕਲ ਜਾਂ ਅਣਸੁਖਾਵੇਂ ਮਾਹੌਲ ਦੇ ਪੈਦਾ ਕੀਤੇ ਜਾਣ ਕਾਰਨ ਵਿਸ਼ੇ ਦੀ ਪਰੀਖਿਆ ਰੱਦ ਹੋਣ ਦੀ ਸੂਰਤ ਵਿੱਚ ਡਿਊਟੀ ਦੇ ਰਹੇ ਸਮੁੱਚੇ ਸਟਾਫ਼ ਖਿਲਾਫ਼ (ਸੇਵਾਦਾਰ ਅਤੇ ਕਲੈਰੀਕਲ ਕੰਮ ਕਰਨ ਵਾਲੇ ਅਮਲੇ ਨੂੰ ਛੱਡ ਕੇ) ਜਿੱਥੇ ਸਮੂਹਿਕ ਨਕਲ ਦੀ ਧੋਖਾਧੜੀ ਕਰਵਾਉਣ ਤਹਿਤ/ ਡਿਊਟੀ ਪ੍ਰਤੀ ਵਫ਼ਾਦਾਰੀ ਨਾ ਰੱਖਣ, ਅਨੈਤਿਕ ਸ਼ੰਮ ਵਿੱਚ ਸਮੂਲੀਅਤ, ਬੋਰਡ ਦਫਤਰ ਵਲੋਂ ਵਾਰ ਵਾਰ ਜਾਰੀ ਨਿਯਮਤ ਹਦਾਇਤਾਂ ਦੀ ਉਲੰਘਣਾ ਕਰਨ, ਗ਼ਲਤ ਕੰਮ ਲਈ ਸਹਿਮਤੀ ਦੇਣ ਆਦਿ ਬਾਰੇ ਵਿਭਾਗੀ ਕਾਰਵਾਈ ਹੋਵੇਗੀ, ਉਥੇ ਨਾਲ ਹੀ ਪਰੀਖਿਆ ਮੁੜ ਕਰਾਉਣ ਤੇ ਹੋਣ ਵਾਲੇ ਵਿੱਤੀ ਖਰਚੇ ਦੀ ਪ੍ਰਤੀ ਪੂਰਤੀ ਵੀ ਉਸ ਦਿਨ ਲਈ ਤਾਇਨਾਤ ਡਿਊਟੀ ਸਟਾਫ਼ ਤੇ ਕੀਤੀ ਜਾਵੇਗੀ।
29. ਕੇਂਦਰ ਸੁਪਰਡੈਂਟ ਦੇ ਮਿਹਨਤਾਨੇ ਦੀ ਅਦਾਇਗੀ ਸਿੱਧੇ ਤੌਰ ਤੇ ਬੈਂਕ ਖਾਤੇ ਵਿੱਚ ਕੀਤੀ ਜਾਣੀ ਹੈ। ਇਸ ਲਈ ਬਿਲ ਤਿਆਰ ਕਰਦੇ ਸਮੇਂ ਡਿਊਟੀ ਤੇ ਤਾਇਨਾਤ ਸੁਪਰਡੈਂਟ ਦਾ ਬੈਂਕ ਖਾਤਾ ਨੰਬਰ, ਬੈਂਕ ਦਾ ਨਾਂ ਅਤੇ IFSC ਕੋਡ ਜ਼ਰੂਰ ਦਰਜ ਕੀਤਾ ਜਾਵੇ, ਉਪਰੰਤ ਇਹ ਬਿਲ ਜਿਲ੍ਹਾ ਮੈਨੇਜਰ, ਖੇਤਰੀ ਦਫਤਰ, ਪੰਜਾਬ ਸਕੂਲ ਸਿੱਖਿਆ ਬੋਰਡ ਕੋਲ ਪਰੀਖਿਆ ਸਮਾਪਤ ਹੋਣ ਦੇ 15 ਦਿਨਾਂ ਦੇ ਅੰਦਰ ਅੰਦਰ ਜਮ੍ਹਾਂ ਕਰਵਾਏ ਜਾਣ। ਬਿੱਲ ਨਿਰਧਾਰਿਤ ਮਿਤੀ ਤੱਕ ਨਾ ਪ੍ਰਾਪਤ ਹੋਣ ਦੀ ਸੂਰਤ ਵਿੱਚ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ।
30. ਜੇਕਰ ਕਿਸੇ ਨਿਗਰਾਨ ਅਮਲੇ ਵੱਲੋਂ ਤੁਹਾਡੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ ਕਿ ਉਸ ਦਾ ਪੜ੍ਹਾਇਆ/ ਨਜ਼ਦੀਕੀ ਰਿਸ਼ਤੇਦਾਰ ਡਿਊਟੀ ਵਾਲੇ ਕੇਂਦਰ ਵਿੱਚ ਪਰੀਖਿਆ ਦੇ ਰਿਹਾ ਹੈ ਤਾਂ ਉਸ ਨੂੰ ਤੁਰੰਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਨਾਲ ਸੰਪਰਕ ਕਰਨ ਲਈ ਕਿਹਾ ਜਾਵੇ।
31. ਕਿਸੇ ਵੀ ਪਰੀਖਿਆਰਥੀ ਨੂੰ ਪਰੀਖਿਆ ਦੇ ਅੱਧੇ ਸਮੇਂ ਤੋਂ ਪਹਿਲਾਂ ਪਰੀਖਿਆ ਕੇਂਦਰ ਛੱਡਣ ਦੀ ਆਗਿਆ ਨਾ ਦਿੱਤੀ ਜਾਵੇ। ਜਿਹੜੇ ਪਰੀਖਿਆਰਥੀ ਸਮੇਂ ਤੋਂ ਪਹਿਲਾਂ ਪਰੀਖਿਆ ਹਾਲ ਛੱਡ ਕੇ ਜਾਣ ਉਹਨਾਂ ਕੋਲੋਂ ਪ੍ਰਸ਼ਨ ਪੱਤਰ ਉੱਤੇ ਰੇਲ ਨੰ ਲਿਖਵਾ ਕੇ ਸੁਪਰਡੈਂਟ ਵਾਪਸ ਲੈ ਲਵੇ। ਕਿਉਂਕਿ ਇਸ ਤਰ੍ਹਾਂ ਪ੍ਰਸ਼ਨ ਪੱਤਰ ਬਾਹਰ ਸੇਸ਼ਲ ਮੀਡੀਆ ਆਦਿ ਤੇ ਆਊਟ ਹੋਣ ਦਾ ਖਦਸ਼ਾ ਰਹਿੰਦਾ ਹੈ ਅਤੇ ਵਿਦਿਆਰਥੀਆਂ ਨੂੰ ਨਜ਼ਾਇਜ਼ ਮਦਦ ਮਿਲਣ ਦੀ ਸੰਭਾਵਨਾ ਹੁੰਦੀ ਹੈ।
32. ਪਰੀਖਿਆ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਬਿਜਲੀ, ਪਾਣੀ ਅਤੇ ਫਰਨੀਚਰ ਆਦਿ ਦਾ ਪ੍ਰਬੰਧ ਕਰ ਲਿਆ ਜਾਵੇ। ਰੋਜ਼ਾਨਾ ਪਰੀਖਿਆ ਖਤਮ ਹੋਣ ਉਪਰੰਤ ਹੱਲ ਹੋਈਆਂ ਉੱਤਰ ਪੱਤਰੀਆਂ ਦੇ ਸੀਲਬੰਦ ਬੰਡਲ ਕੋਲੈਕਸ਼ਨ ਸੈਂਟਰ ਤੇ ਕੇਂਦਰ ਸੁਪਰਡੈਂਟ ਵੱਲੋਂ ਜਮ੍ਹਾਂ ਕਰਵਾਏ ਜਾਣੇ ਹਨ।
33. ਨਵੀਆਂ ਹਦਾਇਤਾਂ ਅਤੇ ਪਰੀਖਿਆਵਾਂ ਸਬੰਧੀ ਹਰ ਰੋਜ਼ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ਚੈੱਕ ਕੀਤੀ ਜਾਵੇ।
34. ਪਰੀਖਿਆ ਕੇਂਦਰ ਦੇ ਬਾਹਰ ਪਰੀਖਿਆਰਥੀਆਂ ਦੀ ਭੀੜ ਨਾ ਹੋਣ ਦਿੱਤੀ ਜਾਵੇ।
35. ਸਮੂਹ ਕੇਂਦਰ ਸੁਪਰਡੈਂਟ ਅਤੇ ਆਪ ਵੱਲੋਂ ਪਰੀਖਿਆ ਨਾਲ ਸਬੰਧਤ ਸਾਰੀਆਂ ਹਦਾਇਤਾਂ ਪੜ੍ਹਨ ਉਪਰੰਤ ਰਜਿਸਟਰ ਵਿੱਚ ਐਂਟਰੀ ਕਰਦੇ ਹੋਏ ਇਹ ਤਸਦੀਕ ਕਰਨਾ ਯਕੀਨੀ ਬਣਾਇਆ ਜਾਵੇ ਕਿ ਮੈਂ ਇਹ ਹਦਾਇਤਾਂ ਪੜ੍ਹ ਲਈਆਂ ਹਨ ਅਤੇ ਇਹਨਾਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਾਂਗਾ।

ਸਹਾਇਕ ਸਕੱਤਰ (ਕ.ਸ.)
ਪੰਜਾਬ ਸਕੂਲ ਸਿੱਖਿਆ ਬੋਰਡ
08/08/23